

ਬਿਲਾਵਲੁ ਮਹਲਾ ੫ ॥

Bilaaval, Fifth Mehl:

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥

God breaks the bonds which hold us; He holds all power in His hands.

ਅਵਰ ਕਰਮ ਨਹੀ ਛੁਟੀਐ ਰਾਖਹੁ ਹਰਿ ਨਾਥ ॥੧॥

No other actions will bring release; save me, O my Lord and Master. ||1||

ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥

I have entered Your Sanctuary, O Perfect Lord of Mercy.

ਛੁਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥

Those whom You preserve and protect, O Lord of the Universe, are saved from the trap of the world. ||1||Pause||

ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥

Hope, doubt, corruption and emotional attachment - in these, he is engrossed.

ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥

The false material world abides in his mind, and he does not understand the Supreme Lord God. ||2||

ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹਾਰੇ ॥

O Perfect Lord of Supreme Light, all beings belong to You.

ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥

As You keep us, we live, O infinite, inaccessible God. ||3||

ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥

Cause of causes, All-powerful Lord God, please bless me with Your Name.

ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

Nanak is carried across in the Saadh Sangat, the Company of the Holy, singing the Glorious Praises of the Lord, Har, Har. ||4||27||57||